



Punjab Government Gazette

EXTRAORDINARY

Published by Authority

CHANDIGARH, MONDAY, MARCH 22, 2021 (CHAITRA 1, 1943 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ
(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 19 ਮਾਰਚ, 2021

ਨੰ: 5/04/2021/ਮਰਦ/ਹਸ/570.—ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਊਂਸਪੈਲਟੀਜ਼ ਰੂਲਜ਼, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆਂ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ਼ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਪੰਚਾਇਤ ਸਰਦੂਲਗੜ੍ਹ ਜਿਲ੍ਹਾ ਮਾਨਸਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ। ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜ਼ਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਪੰਚਾਇਤ ਸਰਦੂਲਗੜ੍ਹ ਜਿਲ੍ਹਾ ਮਾਨਸਾ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਸਰਦੂਲਗੜ੍ਹ ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਪੰਚਾਇਤ, ਸਰਦੂਲਗੜ੍ਹ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਮਾਨਸਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਨਸਾ ਰੋਡ ਨਾਲ ਚਲਦੇ ਹੋਏ ਘਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਲ ਸਾਹਿਬ ਗੁਰੂਦੁਆਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੈਨ ਸਭਾ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਾਲ ਹਲਵਾਈ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਸ਼ਮੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਘਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ; ਫਿਰ ਉਕਤ ਉੱਤਰੀ ਹੱਦ ਨਾਲ ਚਲਦੇ ਹੋਏ ਮਾਨਸਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 2

ਮਾਨਸਾ ਰੋਡ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੂਰਵੀ ਹੱਦ ਤੀਕ; ਫਿਰ ਉਕਤ ਪੂਰਵੀ ਹੱਦ ਨਾਲ ਚਲਦੇ ਹੋਏ ਜੀਨੀਅਸ ਆਈ.ਟੀ.ਆਈ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਬਜੀ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਨਾਜ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਰਕੀਟ ਕਮੇਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਨਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟੈਲੀਫੋਨ ਐਕਸਚੇਂਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਲ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਘਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਨਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਐਕਸਚੇਂਜ ਰੋਡ ਅਤੇ ਮਾਨਸਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਨਸਾ ਰੋਡ ਨਾਲ ਚਲਦੇ ਹੋਏ ਵਿਸ਼ਵਕਰਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਗਦੀਸ਼ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰੋਵਰ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਰਪੰਚ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਿਸ਼ਵਕਰਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮ ਪ੍ਰਧਾਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਕਸਚੇਂਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਨਸਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 4

ਵਿਸ਼ਵਕਰਮਾ ਰੋਡ ਅਤੇ ਮਾਨਸਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਨਸਾ ਰੋਡ ਨਾਲ ਚਲਦੇ ਹੋਏ ਮਾਰਕੀਟ ਕਮੇਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਨਾਜ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਦਿੱਲੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਬੁੱਧ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਸਕੁਟਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਕਸ਼ਮੀਰੀ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਰੋਵਰ ਸਾਹਿਬ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ਼ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਿਸ਼ਵਕਰਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਨਸਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬੁਗਰ ਮਿਸਤਰੀ ਵਾਲੀ ਗਲੀ ਅਤੇ ਸੈਂਟ ਮੀਰਾ ਸਕੂਲ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੈਂਟ ਮੀਰਾ ਸਕੂਲ ਵਾਲੀ ਗਲੀ ਨਾਲ ਚਲਦੇ ਹੋਏ ਗਲੀ ਜੱਗਾ ਸਿੰਘ ਪੋਲਿਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵੇਦ ਪ੍ਰਕਾਸ਼ ਵਕੀਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡਾਕਟਰ ਬੁੱਧ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿੱਲੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਬਜੀ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀਨੀਅਸ ਆਈ.ਟੀ.ਆਈ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰੀ ਘੁਮਿਆਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਾਟਾ

ਟਾਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਘੁਮਿਆਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬੁਗਰ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੈਂਟ ਮੀਰਾ ਸਕੂਲ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 6 (ਪੱਛਮੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਖੇਰਾ ਰੋਡ ਅਤੇ ਰਤੀਆ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ, ਰਤੀਆ ਰੋਡ ਨਾਲ ਚੱਲਦੇ ਹੋਏ ਚਿਲਿੰਗ ਸੈਂਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਘੁਮਿਆਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਾਟਾ ਟਾਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀ ਘੁਮਿਆਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖੈਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਤੀਆ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸਰਪੰਚ ਵਾਲੀ ਅਤੇ ਰਤੀਆ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ, ਰਤੀਆ ਰੋਡ ਨਾਲ ਚੱਲਦੇ ਹੋਏ ਖੈਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੀਨਿਅਸ ਆਈ.ਟੀ.ਆਈ. ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰਤੀਆ ਰੋਡ ਨੂੰ ਪਾਰ ਕਰਦੇ ਹੋਏ ਸ. ਬਲਰਾਜ ਭੁੰਦਤ ਕਾਲਜ ਰੋਡ ਨੂੰ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਟਿੱਬਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ 99 ਫੁੱਟਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਹਿਰ ਤੀਕ; ਫਿਰ ਉਕਤ ਨਹਿਰ ਨਾਲ ਚੱਲਦੇ ਹੋਏ ਗਲੀ ਰਾਣੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਸਾ ਕੈਂਚੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਤੀਆ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਝੰਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਝੰਡਾ ਰੋਡ ਆਰੰਭ ਕਰਕੇ, ਝੰਡਾ ਰੋਡ ਨਾਲ ਚੱਲਦੇ ਹੋਏ ਸਵੀਟ ਬਲੋਸਮ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾ. ਜਗਰਾਜ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ (ਸਰਸਾ ਕੈਂਚੀਆਂ ਚੌਂਕ ਪਾਰ ਕਰਦੇ ਹੋਏ) ਗਲੀ ਰਾਣਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰ ਤੀਕ; ਫਿਰ ਉਕਤ ਨਹਿਰ ਨਾਲ ਚੱਲਦੇ ਹੋਏ 99 ਫੁੱਟਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟਿੱਬਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਝੰਡਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਜਗਰਾਜ ਵਾਲੀ ਅਤੇ ਸਵੀਟ ਬਲੋਸਮ ਸਕੂਲ ਵਾਲੀ ਗਲੀ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ, ਸਵੀਟ ਬਲੋਸਮ ਸਕੂਲ ਵਾਲੀ ਗਲੀ ਨਾਲ ਚੱਲਦੇ ਹੋਏ ਸਰਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਿਲਿੰਗ ਸੈਂਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਤੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ 99 ਫੁੱਟਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਸਾ ਕੈਂਚੀਆਂ ਤੀਕ; ਫਿਰ ਉਕਤ ਕੈਂਚੀਆਂ ਨਾਲ ਚੱਲਦੇ ਹੋਏ ਸਰਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਗਰਾਜ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਵੀਟ ਬਲੋਸਮ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਸਵੀਟ ਬਲੋਸਮ ਸਕੂਲ ਵਾਲੀ ਗਲੀ ਅਤੇ ਸ਼ੈਲਰ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ, ਸ਼ੈਲਰ ਰੋਡ ਨਾਲ ਚੱਲਦੇ ਹੋਏ ਗਲੀ ਗੋਰਾ ਸੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਂਟ ਮੀਰਾ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੁਗਰ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਵੀਟ ਬਲੋਸਮ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ੈਲਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਗਲੀ ਪੀਰਖਾਨਾ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੀਰਖਾਨਾ ਨਾਲ ਚਲਦੇ ਹੋਏ ਸੈਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਝੰਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪੀਰਖਾਨਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਘੱਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਘੱਗਰ ਰੋਡ ਨਾਲ ਚੱਲਦੇ ਹੋਏ ਗਲੀ ਸੁੱਖਾ ਬਾਜੇ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਰੋਡ ਤੀਕ; ਫਿਰ ਮੰਨਾਂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਬੀ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਸੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਗਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰ ਗਲੀ ਜਾਫੀਆਂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੁੜਕੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਵਾਂ ਪੀਰਖਾਨਾ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਘੱਗਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 13

ਸੈਲਰ ਰੋਡ ਅਤੇ ਰੁੜਕੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੁੜਕੀ ਰੋਡ ਨਾਲ ਚਲਦੇ ਹੋਏ ਪੁਰਾਣਾ ਸਿਨਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵੇਦ ਪ੍ਰਕਾਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੱਗਾ ਸਿੰਘ ਪੋਲਿਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਰਾ ਸੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੈਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੁੜਕੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 14

ਜਾਫੀਆਂ ਰੋਡ ਅਤੇ ਸੀ.ਆਈ.ਡੀ. ਆਫਿਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੀ.ਆਈ.ਡੀ. ਆਫਿਸ ਰੋਡ ਨਾਲ ਚਲਦੇ ਹੋਏ ਗਲੀ ਰਾਮ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਿਸ਼ਵਕਰਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰੋਵਰ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੁੜਕੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਡਾਕਟਰ ਕਸ਼ਮੀਰੀ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਸਕੁਟਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਬੁੱਧ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੁੜਕੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਾਫੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੀ.ਆਈ.ਡੀ. ਆਫਿਸ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 15 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਜੈਨ ਸਭਾ ਮੰਦਰ ਰੋਡ ਅਤੇ ਸੀ.ਆਈ.ਡੀ. ਆਫਿਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੀ.ਆਈ.ਡੀ. ਆਫਿਸ ਰੋਡ ਨਾਲ ਚਲਦੇ ਹੋਏ ਗਲੀ ਬੱਗਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਪੀਰ ਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਗਦੀਸ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੋਬੀ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਨਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੱਖਾ ਬਾਜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਘੱਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਸ਼ਮੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਲ ਹਲਵਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੈਨ ਸਭਾ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੀ.ਆਈ.ਡੀ. ਆਫਿਸ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਸਹੀ/-

ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,

ਪ੍ਰਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ।

ਮਿਤੀ 19 ਮਾਰਚ, 2021